

ਰਾਗੁ ਬਸੰਤੁ ਮਹਲਾ ੪ ਘਰੁ ੧ ਇਕ ਤੁਕੇ ੧ੳ ਸਤਿਗੁਰ ਪ੍ਰਸਾਦਿ ॥ ਜਿਉ ਪਸਰੀ ਸੂਰਜ ਕਿਰਣਿ
ਜੋਤਿ ॥ ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥ ੧॥ ਏਕੋ ਹਰਿ ਰਵਿਆ ਸੂਬ ਥਾਇ ॥ ਗੁਰ
ਸਬਦੀ ਮਿਲੀਐ ਮੇਰੀ ਮਾਇ ॥੧॥ ਰਹਾਉ ॥ ਘਟਿ ਘਟਿ ਅੰਤਰਿ ਏਕੋ ਹਰਿ ਸੋਇ ॥ ਗੁਰਿ ਮਿਲੀਐ
ਇਕੁ ਪ੍ਰਗਟੁ ਹੋਇ ॥੨॥ ਏਕੋ ਏਕੁ ਰਹਿਆ ਭਰਪੂਰਿ ॥ ਸਾਕਤ ਨਰ ਲੋਭੀ ਜਾਣਹਿ ਦੂਰਿ ॥੩॥ ਏਕੋ
ਏਕੁ ਵਰਤੈ ਹਰਿ ਲੋਇ ॥ ਨਾਨਕ ਹਰਿ ਏਕੋ ਕਰੇ ਸੁ ਹੋਇ ॥੧॥ {ਪੰਨਾ 1177}

ਪਦਅਰਥ:- ਪਸਰੀ—ਖਿਲਰੀ ਹੋਈ। ਜੋਤਿ—ਚਾਨਣ। ਘਟਿ ਘਟਿ—ਹਰੇਕ ਸਰੀਰ ਵਿਚ। ਰਮਈਆ—ਸੋਹਣਾ
ਰਾਮ। ਓਤਿ ਪੋਤਿ—{Aoq—ਉਣਿਆ ਹੋਇਆ। pRoq—ਪ੍ਰੋਤਾ ਹੋਇਆ} ਤਾਣੇ ਪੇਟੇ ਵਾਂਗ।1।

ਰਵਿਆ—ਮੌਜੂਦ ਹੈ। ਸੂਬ—{svL}। ਸੂਬ ਥਾਇ—ਸਾਰੇ ਥਾਂ ਵਿਚ। ਸਬਦੀ—ਸ਼ਬਦ ਦੀ ਰਾਹੀਂ। ਮਿਲੀਐ—
ਮਿਲਿਆ ਜਾ ਸਕਦਾ ਹੈ। ਮਾਇ—ਹੇ ਮਾਂ!।1। ਰਹਾਉ।

ਘਟਿ—ਸਰੀਰ। ਘਟਿ ਘਟਿ ਅੰਤਰਿ—ਹਰੇਕ ਸਰੀਰ ਦੇ ਅੰਦਰ। ਏਕੋ—ਇਕ ਆਪ ਹੀ। ਗੁਰਿ ਮਿਲੀਐ—ਜੇ
ਗੁਰੂ ਮਿਲ ਪਏ। ਪ੍ਰਗਟੁ ਹੋਇ—ਪਰਤੱਖ ਦਿੱਸ ਪੈਂਦਾ ਹੈ।2।

ਸਾਕਤ—ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ। ਲੋਭੀ—ਲਾਲਚੀ। ਜਾਣਹਿ—ਜਾਣਦੇ ਹਨ, ਸਮਝਦੇ ਹਨ {ਬਹੁ-
ਵਚਨ}।3।

ਲੋਇ—ਜਗਤ ਵਿਚ {ਅਧਿਕਰਣ ਕਾਰਕ, ਇਕ-ਵਚਨ}। ਏਕੋ—{ਅੱਖਰ 'ਕ' ਦੇ ਨਾਲ ਦੋ ਲਗਾਂ
ਹਨ— ੋ ਅਤੇ ੁ। ਅਸਲ ਲਫਜ਼ 'ਏਕੁ' ਹੈ, ਇੱਥੇ 'ਏਕੋ' ਪੜ੍ਹਨਾ ਹੈ}। ਸੁ—ਉਹ ਕੁਝ।4।

ਅਰਥ:- ਹੇ ਮੇਰੀ ਮਾਂ! (ਭਾਵੇਂ ਸਿਰਫ) ਇਕ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, (ਫਿਰ ਭੀ) ਗੁਰੂ ਦੇ ਸ਼ਬਦ ਦੀ
ਰਾਹੀਂ ਹੀ (ਉਸ ਨੂੰ) ਮਿਲਿਆ ਜਾ ਸਕਦਾ ਹੈ।1। ਰਹਾਉ।

ਹੇ ਮੇਰੀ ਮਾਂ! ਜਿਵੇਂ ਸੂਰਜ ਦੀ ਕਿਰਣ ਦਾ ਚਾਨਣ (ਸਾਰੇ ਜਗਤ ਵਿਚ) ਖਿਲਰਿਆ ਹੋਇਆ ਹੈ, ਤਿਵੇਂ ਸੋਹਣਾ ਰਾਮ
ਤਾਣੇ ਪੇਟੇ ਵਾਂਗ ਹਰੇਕ ਸਰੀਰ ਵਿਚ ਮੌਜੂਦ ਹੈ।1।

ਹੇ ਮਾਂ! ਉਹ ਇਕ ਪਰਮਾਤਮਾ ਹੀ ਹਰੇਕ ਸਰੀਰ ਦੇ ਅੰਦਰ ਵਿਆਪਕ ਹੈ। ਜੇ (ਜੀਵ ਨੂੰ) ਗੁਰੂ ਮਿਲ ਪਏ, ਤਾਂ ਉਹ
ਪਰਮਾਤਮਾ ਪਰਤੱਖ ਦਿੱਸ ਪੈਂਦਾ ਹੈ।2।

ਹੇ ਮਾਂ! ਇਕ ਪਰਮਾਤਮਾ ਹੀ ਹਰ ਥਾਂ ਜ਼ਰੋ ਜ਼ਰੋ ਵਿਚ ਵੱਸ ਰਿਹਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ ਦੇ
ਲਾਲਚੀ ਮਨੁੱਖ ਸਮਝਦੇ ਹਨ ਕਿ ਉਹ ਕਿਤੇ ਦੂਰ ਵੱਸਦਾ ਹੈ।3।

ਹੇ ਨਾਨਕ! ਇਕ ਪਰਮਾਤਮਾ ਹੀ ਸਾਰੇ ਜਗਤ ਵਿਚ ਵਰਤ ਰਿਹਾ ਹੈ। ਉਹ ਸਰਬ-ਵਿਆਪਕ ਪ੍ਰਭੂ ਹੀ ਜੋ ਕੁਝ
ਕਰਦਾ ਹੈ ਉਹ ਹੁੰਦਾ ਹੈ।4।1।